

TODAY'S HUKAMNAMA FROM SRI DARBAR SAHIB, Sri Amritsar.

[July 16th, 2021 - Friday - 04:30 AM. IST]

ਧਨਾਸਰੀ ਮਹਲਾ ੫ ॥

ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ
ਮਨੁ ਰਾਗਿਓ ਅਮਿਆ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥
ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ
ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ
ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੨॥

ਸ਼ੁੱਕਰਵਾਰ, ੧ ਸਾਵਣ (ਸੰਮਤ ਪੜ੍ਹ ਨਾਨਕਸ਼ਾਹੀ) ੧੬ ਜੁਲਾਈ, ੨੦੨੧ (ਅੰਗ: ੬੮੨)

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੫ ॥

ਹੇ ਭਾਈ ! ਉਸ ਮਨੁਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ
ਹੈ । ਜਿਸ ਮਨੁਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁਖ
ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ ।੧। ਹੇ ਪ੍ਰਭੂ ! ਤੇਰਾ ਸੇਵਕ
ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ । ਉਸ ਦੇ
ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ !) ਪ੍ਰੀਤਮ-ਪ੍ਰਭੂ ਨਾਲ
ਜੁੜਿਆ ਰਹਿੰਦਾ ਹੈ । ਰਹਾਉ । ਹੇ ਭਾਈ ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ)
ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ
ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ ! ਪ੍ਰਭੂ ਦੇ ਦਾਸ ਉਸ ਦਾ ਨਾਮ-
ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ ।੨।੧੬॥੪੨।

English Translation:

DHANAASAREE, FIFTH MEHL:

One who forgets the Lord of life, the Great Giver — know that he is most unfortunate. One whose mind is in love with the Lord's lotus feet, obtains the pool of ambrosial nectar. || 1 || Your humble servant awakes in the Love of the Lord's Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 ||